

ਰੇਲ ਨੰਬਰ

--	--	--	--	--	--

Candidates must write the Code on the title page of the answer-book.

- ਕਿਰਪਾ ਕਰਕੇ ਨਿਰੀਖਣ ਕਰ ਲਵੇ ਕਿ ਇਸ ਪ੍ਰਸ਼ਨ ਪੱਤਰ ਵਿਚ ਛੱਪੇ ਹੋਏ **8** ਪੰਨੇ ਹਨ।
- ਪ੍ਰਸ਼ਨ ਪੱਤਰ ਦੇ ਉੱਪਰ ਸੱਜੇ ਹੱਥ ਦਿੱਤੇ ਕੋਡ ਨੰ. ਨੂੰ ਪ੍ਰੀਖਿਆਰਥੀ ਉੱਤਰ ਪੁਸਤਿਕਾ ਦੇ ਮੁੱਖ ਪੰਨੇ ਤੇ ਜ਼ਰੂਰ ਲਿਖਣ।
- ਕਿਰਪਾ ਕਰਕੇ ਦੇਖ ਲਵੇ ਕਿ ਇਸ ਪ੍ਰਸ਼ਨ ਪੱਤਰ ਵਿੱਚ **36** ਪ੍ਰਸ਼ਨ ਹਨ।
- **ਕਿਰਪਾ ਕਰਕੇ ਉੱਤਰ ਲਿਖਣਾ ਸ਼ੁਰੂ ਕਰਨ ਤੋਂ ਪਹਿਲਾਂ ਦਾ ਕ੍ਰਮਾਂਕ (ਸੀਰਿਅਲ ਨੰਬਰ) ਜ਼ਰੂਰ ਲਿਖੋ।**
- ਇਸ ਪ੍ਰਸ਼ਨ ਪੱਤਰ ਨੂੰ ਪੜ੍ਹਨ ਦੇ ਲਈ 15 ਮਿੰਟ ਦਾ ਸਮਾਂ ਦਿੱਤਾ ਗਿਆ ਹੈ। ਪ੍ਰਸ਼ਨ ਪੱਤਰ ਸਵੇਰੇ 10.15 ਵਜੇ ਵੰਡੇ ਜਾਣਗੇ। 10.15 ਵਜੇ ਤੋਂ 10.30 ਵਜੇ ਤੱਕ ਪ੍ਰੀਖਿਆਰਥੀ ਕੇਵਲ ਪ੍ਰਸ਼ਨ ਪੱਤਰ ਨੂੰ ਪੜ੍ਹਨਗੇ ਅਤੇ ਇਸ ਸਮੇਂ ਵਿੱਚ ਉਹ ਉੱਤਰ ਪੁਸਤਿਕਾ ਵਿੱਚ ਕੋਈ ਉੱਤਰ ਨਹੀਂ ਲਿਖਣਗੇ।
- Please check that this question paper contains **8** printed pages.
- Code number given on the right hand side of the question paper should be written on the title page of the answer-book by the candidate.
- Please check that this question paper contains **36** questions.
- **Please write down the Serial Number of the question before attempting it.**
- 15 minute time has been allotted to read this question paper. The question paper will be distributed at 10.15 a.m. From 10.15 a.m. to 10.30 a.m., the students will read the question paper only and will not write any answer on the answer-book during this period.

ਵਿਗਿਆਨ

(ਪੰਜਾਬੀ ਉਲਥਾ)

SCIENCE

(Punjabi Version)

ਸਮਾਂ ਸੀਮਾ : 3 ਘੰਟੇ

Time allowed : 3 hours

ਧੂਰਨ ਅੰਕ : 90

Maximum Marks : 90

ਵਿਆਪਕ ਨਿਰਦੇਸ਼ :

- (i) ਇਸ ਪ੍ਰਸ਼ਨ ਪੱਤਰ ਨੂੰ ਦੋ ਭਾਗਾਂ, ਭਾਗ **A** ਅਤੇ ਭਾਗ **B** ਵਿੱਚ ਵੰਡਿਆ ਗਿਆ ਹੈ। ਆਪਣੇ ਦੋਹਾਂ ਭਾਗਾਂ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਲਿਖਣੇ ਹਨ।

- (ii) ਸਾਰੇ ਪ੍ਰਸ਼ਨ ਹੱਲ ਕਰਨੇ ਜ਼ਰੂਰੀ ਹਨ ।
- (iii) ਪੂਰੇ ਪ੍ਰਸ਼ਨ ਪੱਤਰ ਵਿੱਚ ਕਿਸੇ ਵੀ ਪ੍ਰਸ਼ਨ ਵਿੱਚ ਕੋਈ ਚੌਣ ਨਹੀਂ ਹੈ ।
- (iv) ਤੁਸੀਂ ਭਾਗ **ਆ** ਅਤੇ ਭਾਗ **ਬ** ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਵੱਖੋ-ਵੱਖ ਭਾਗ ਦੇ ਆਧਾਰ ਤੇ ਲਿਖਣੇ ਹਨ ।
- (v) ਭਾਗ **ਆ** ਦੇ ਪ੍ਰਸ਼ਨ ਸੰਖਿਆ **1** ਤੋਂ **3** ਤੱਕ ਦੇ ਪ੍ਰਸ਼ਨ ਇੱਕ-ਇੱਕ ਅੰਕ ਦੇ ਹਨ । ਇਹਨਾਂ ਦੇ ਉੱਤਰ ਕੇਵਲ ਇੱਕ ਵਾਕ ਵਿੱਚ ਦੇਣੇ ਹਨ ।
- (vi) ਭਾਗ **ਆ** ਦੇ ਪ੍ਰਸ਼ਨ ਸੰਖਿਆ **4** ਤੋਂ **6** ਤੱਕ ਦੇ ਪ੍ਰਸ਼ਨ ਦੋ-ਦੋ ਅੰਕਾਂ ਦੇ ਹਨ । ਇਹਨਾਂ ਦੇ ਉੱਤਰ ਲਗਭਗ **30** ਸ਼ਬਦਾਂ ਵਿੱਚ ਦੇਣੇ ਹਨ ।
- (vii) ਭਾਗ **ਆ** ਦੇ ਪ੍ਰਸ਼ਨ ਸੰਖਿਆ **7** ਤੋਂ **18** ਤੱਕ ਦੇ ਪ੍ਰਸ਼ਨ ਤਿੰਨ-ਤਿੰਨ ਅੰਕਾਂ ਦੇ ਹਨ । ਇਹਨਾਂ ਦੇ ਉੱਤਰ ਲਗਭਗ **50** ਸ਼ਬਦਾਂ ਵਿੱਚ ਦੇਣੇ ਹਨ ।
- (viii) ਭਾਗ **ਆ** ਦੇ ਪ੍ਰਸ਼ਨ ਸੰਖਿਆ **19** ਤੋਂ **24** ਤੱਕ ਦੇ ਪ੍ਰਸ਼ਨ ਪੰਜ-ਪੰਜ ਅੰਕਾਂ ਦੇ ਹਨ । ਇਹਨਾਂ ਦੇ ਉੱਤਰ ਲਗਭਗ **70** ਸ਼ਬਦਾਂ ਵਿੱਚ ਦੇਣੇ ਹਨ ।
- (ix) ਭਾਗ **ਬ** ਦੇ ਪ੍ਰਸ਼ਨ ਸੰਖਿਆ **25** ਤੋਂ **33** ਤੱਕ ਦੇ ਪ੍ਰਸ਼ਨ ਪ੍ਰਯੋਗਾਤਮਕ ਕੌਸ਼ਲ ਤੇ ਅਧਾਰਿਤ ਬਹੁ-ਵਿਕਲਪੀ ਪ੍ਰਸ਼ਨ ਹਨ । ਹਰ ਇੱਕ ਪ੍ਰਸ਼ਨ ਇੱਕ ਅੰਕ ਦਾ ਹੈ । ਦਿੱਤੇ ਹੋਏ ਚਾਰ ਵਿਕਲਪਾਂ ਵਿੱਚੋਂ ਤੁਸੀਂ ਕੇਵਲ ਇੱਕ ਸਭ ਤੋਂ ਢੁਕਵਾਂ ਵਿਕਲਪ ਚਲਨਾ ਹੈ ।
- (x) ਭਾਗ **ਬ** ਦੇ ਪ੍ਰਸ਼ਨ ਸੰਖਿਆ **34** ਤੋਂ **36** ਦੇ ਪ੍ਰਸ਼ਨ ਪ੍ਰਯੋਗਾਤਮਕ ਕੌਸ਼ਲ ਤੇ ਅਧਾਰਿਤ ਦੋ-ਦੋ ਅੰਕਾਂ ਦੇ ਹਨ । ਇਹਨਾਂ ਦੇ ਉੱਤਰ ਸੰਖੇਪ ਵਿੱਚ ਦਿਓ ।

ਭਾਗ – ਆ


Section – A

- | | | |
|----|--|---|
| 1. | ਤੱਤਾ ਦੇ ਵਰਗੀਕਰਨ ਦਾ ਆਧੁਨਿਕ ਆਵਰਤੀ ਨਿਯਮ ਲਿਖੋ । | 1 |
| 2. | ਜੈਵ ਨਿਮਨੀਕਰਣ ਯੋਗ ਅਤੇ ਅਜੈਵ ਨਿਮਨੀਕਰਣ ਯੋਗ ਵਿਅਰਥ ਪਦਾਰਥਾਂ ਨੂੰ ਦੋ ਵੱਖੋ-ਵੱਖ ਤੁੜਾ ਪੇਟੀਆਂ ਵਿਚ ਕਿਉਂ ਪਾਣਾ ਚਾਹੀਦਾ ਹੈ ? | 1 |
| 3. | ਲੈਨੱਜ ਦੀ ਸ਼ਕਤੀ ਦੀ ਪਰਿਭਾਸ਼ਾ ਲਿਖੋ । | 1 |
| 4. | ਜਾਤੀ ਉਤਭਵਨ (speciation) ਕੀ ਹੈ ? ਜਾਤੀ ਉਤਭਵਨ ਕਰਨ ਵਾਲੇ ਕਿਸੇ ਦੋ ਕਾਰਕਾਂ ਦਾ ਵਰਨਨ ਕਰੋ । | 2 |
| 5. | ਅਲਿੰਗੀ ਪ੍ਰਜਣਨ ਦੀਆਂ ਕਿਸੇ ਚਾਰ ਵਿਧੀਆਂ ਦੀ ਸੂਚੀ ਬਣਾਓ । | 2 |

6. ਅਪਭਾਰਜਕ (decomposers) ਕੀ ਹਨ ? ਵਾਤਾਵਰਨ ਵਿਚ ਇਨ੍ਹਾਂ ਦੀ ਭੂਮਿਕਾ ਦਾ ਵਰਨਨ ਕਰੋ । 2
7. ਪ੍ਰਕਾਸ਼ ਦਾ ਪ੍ਰਕੀਰਣ ਕੀ ਹੁੰਦਾ ਹੈ ? ਸਾਫ ਅਸਮਾਨ ਦਾ ਰੰਗ ਨੀਲਾ ਕਿਉਂ ਜਾਪਦਾ ਹੈ ? ਵਿਆਖਿਆ ਕਰੋ । 3
8. ਉਸ ਮਨੁੱਖ ਦੇ ਦ੍ਰਿਸ਼ਟੀ ਦੋਸ਼ ਦਾ ਨਾਮ ਲਿੱਖੋ ਜਿਹੜਾ ਆਪਣੇ ਦੋਸ਼ ਦੇ ਸੰਸ਼ੋਧਨ ਦੇ ਲਈ ਉਤੱਲ ਲੈਨੌਜ਼ਾਂ ਦੇ ਚਸ਼ਮੇ ਦੀ ਵਰਤੋਂ ਕਰਦਾ ਹੈ । ਜੇਕਰ ਇਨ੍ਹਾਂ ਲੈਨੌਜ਼ਾਂ ਦੇ ਸ਼ਕਤੀ +0.5 D ਹੈ, ਤਾਂ ਇਨ੍ਹਾਂ ਲੈਨੌਜ਼ਾਂ ਫੋਕਸ ਢੂਰੀ ਪਤਾ ਕਰੋ । 3
9. ਉਤੱਲ ਲੈਨੌਜ਼ਾਂ ਤੋਂ ਅਪਵਰਤਨ ਦੇ ਰਾਹੀਂ ਕਿਸੇ ਬਿੰਬ ਦਾ ਵਾਸਤਵਿਕ ਪ੍ਰਤਿਬਿੰਬ ਬਣਨਾ ਦਰਸਾਣ ਦੇ ਲਈ ਕਿਰਨ ਚਿੱਤਰ ਬਿੱਚੋਂ । ਇਸ ਚਿੱਤਰ ਉਪਰ ਨਵੀਂ ਕਾਰਟੀਜ਼ੀਅਨ ਚਿਨ੍ਹ ਪਰੰਪਰਾਵਾਂ ਦੇ ਅਨੁਸਾਰ ਬਿੰਬ-ਢੂਰੀ (u) ਪ੍ਰਤਿਬਿੰਬ-ਢੂਰੀ (v) ਅਤੇ ਫੋਕਸ ਢੂਰੀ (f) ਅੰਕਣ ਕਰੋ । u, v ਅਤੇ f ਵਿਚ ਸੰਬੰਧ ਲਿੱਖੋ । 3
10. ਪ੍ਰਕਾਸ਼ ਦੇ ਅਪਵਰਤਨ ਦਾ ਸਨੈਲ ਦਾ ਨਿਯਮ ਲਿੱਖੋ । ਇਸ ਨੂੰ ਗਣਿਤ ਦੀ ਭਾਸ਼ਾ ਵਿਚ ਲਿੱਖੋ । ਕਿਸੇ ਮਾਧਿਅਮ ਦੇ ਨਿਰ ਪੇਖ ਅਪਵਰਤਨ ਅੰਕ ਅਤੇ ਨਿਰਵਾਯੂ ਵਿਚ ਪ੍ਰਕਾਸ਼ ਦੀ ਚਾਲ ਦੇ ਦਰਮਿਆਨ ਸੰਬੰਧ ਲਿੱਖੋ । 3
11. ਸਹਸੰਯੋਜੀ ਯੋਗਿਕ ਕੀ ਹਨ ? ਇਹ ਆਇਨੀ ਯੋਗਿਕਾਂ ਤੋਂ ਕਿਵੇਂ ਵੱਖਰੇ ਹੁੰਦੇ ਹਨ ? ਸਹਸੰਯੋਜੀ ਯੋਗਿਕਾਂ ਦੇ ਕਿਸੇ ਦੋ ਗੁਣਾ ਦੀ ਸੂਚੀ ਬਣਾਓ । 3
12. ਈਬਾਨੋਇਕ ਐਸਿਡ, ਸੰਘਣੇ H_2SO_4 ਦੀ ਮੈਜ਼ੂਦਗੀ ਵਿਚ ਸ਼ੁੱਧ ਈਬੇਨੋਲ ਨਾਲ ਕਿਰਿਆ ਕਰਕੇ ਕੋਈ ਯੋਗਿਕ ਬਣਾਂਦਾ ਹੈ ।
(i) ਇਸ ਯੋਗਿਕ ਦੇ ਵਰਗ (ਗਰੂਪ) ਦਾ ਨਾਮ ਅਤੇ ਇਸਦੀ ਗੰਧ (ਬੋ) ਦਾ ਵਰਨਨ ਕਰੋ ।
(ii) ਇਸ ਕਿਰਿਆ ਦੀ ਰਸਾਇਣਿਕ ਸਮੀਕਰਣ ਲਿੱਖੋ ਅਤੇ ਇਸ ਵਿਚ ਸੰਘਣੇ H_2SO_4 ਦੀ ਭੂਮਿਕਾ ਦਾ ਵਰਨਨ ਕਰੋ ।
(iii) ਇਸ ਕਿਰਿਆਂ ਦੇ ਉਤਪਾਦ ਦਾ ਕੋਈ ਇਕ ਉਪਯੋਗ ਲਿੱਖੋ । 3
13. ਆਧੁਨਿਕ ਆਵਰਤੀ ਸਾਰਣੀ ਦੇ ਦੋ ਤਰਤੀਬ ਲਿਖਕੇ ਉਨ੍ਹਾਂ ਤੱਤਾਂ P(ਪਰਮਾਣੂ ਅੰਕ 17) ਅਤੇ Q(ਪਰਮਾਣੂ ਅੰਕ 19) ਦੀ ਇਲੈਕਟ੍ਰੋਨੀ ਦੀ ਸਮੂਹ (ਗਰੂਪ) ਸੰਖਿਆ ਅਤੇ ਪੀਰਿਅਡ ਸੰਖਿਆ ਦਾ ਨਿਰਧਾਰਨ ਕਰੋ । 3
14. ਕੋਈ ਤੱਤ 'X' ਜਿਸਦੀ ਇਲੈਕਟ੍ਰੋਨੀ ਤੁਰਤੀਬ (2, 8, 2) ਹੈ, ਦੋ ਮੂਲਕਾਂ (radicals) $(NO_3)^-$ ਅਤੇ $(SO_4)^{2-}$ ਦੇ ਨਾਲ ਅਲਗ ਅਲਗ ਸੰਜੋਗ ਕਰਦਾ ਹੈ ।
(i) ਤੱਤ 'X' ਧਾਰ ਹੈ ਜਾਂ ਅਧਾਰ ? ਇਸਦੇ ਆਕਸਾਈਡ ਦੀ ਪਰਕਿਰਤੀ ਲਿੱਖੋ ।
(ii) ਇਨ੍ਹਾਂ ਮੂਲਕਾਂ ਦੇ ਸੰਯੋਗ ਨਾਲ ਬਣੇ 'X' ਦੇ ਯੋਗਿਲਾਂ ਦੇ ਸੂਤਰ ਲਿੱਖੋ ? ਇਹ ਸਹ ਸੰਜੋਗੀ ਯੋਗਿਕ ਹਨ ਜਾਂ ਆਇਨੀ ਯੋਗਿਕ ? 3

15. ਚਿੱਤਰ ਵਿਚ ਦਰਸਾਏ ਗਏ ਫੁੱਲ ਦੇ ਤਿੰਨ ਭਾਗਾਂ A, B ਅਤੇ C ਦੇ ਨਾਮ ਅਤੇ ਹਰ ਇਕ ਦਾ ਇਕ ਇਕ ਕੰਮ ਲਿੱਖੋ ।

3



16. ਅਧਿਆਪਕ ਜੀ ਨੇ ਕਲਾਸ ਵਿਚ ਇਹ ਵਿਆਖਿਆ ਕੀਤੀ ਕਿ ਪ੍ਰਜਣਨ ਇਕ ਪਰਕਿਰਿਆ ਹੈ ਜਿਸਦੇ ਰਾਹੀਂ ਜੀਵ ਆਪਣੀ ਜਨ ਸੰਖਿਆ ਵਿਚ ਵਾਧਾ ਕਰਦੇ ਹਨ । ਮੌਜੂਦ ਪ੍ਰਜਣਨ ਸਿਹਤ ਦੇ ਬਾਰੇ ਹੋਰ ਜਾਣ ਕਾਰੀ ਚਾਹੁੰਦਾ ਸੀ । ਅਧਿਆਪਕ ਜੀ ਨੇ ਕਲਾਸ ਵਿਚ ਉਨ੍ਹਾਂ ਬੀਮਾਰੀਆਂ ਦੇ ਬਾਰੇ ਵਿਚ ਵੀ ਵਿਆਖਿਆ ਕੀਤੀ ਜਿਨ੍ਹਾਂ ਦਾ ਸਹੀ ਸਾਵਧਾਨੀਆਂ ਨਾ ਵਰਤਣ ਦੇ ਹਾਲਤ ਵਿਚ ਸੰਚਰਨ ਹੋ ਸਕਦਾ ਹੈ ।

3

- (i) ਵਧਦੀ ਹੋਈ ਜਨ ਸੰਖਿਆ ਅਸੀਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਕਿਉਂ ਹੈ ?
- (ii) ਲਿੰਗੀ ਸੰਚਰਨ ਰਾਹੀਂ ਹੋਣ ਵਾਲੇ ਦੋ ਰੋਗਾਂ ਦਾ ਨਾਮ ਲਿੱਖੋ ।
- (iii) ਮੌਜੂਦ ਅਤੇ ਅਧਿਆਪਕ ਰਾਹੀਂ ਦਰਸਾਏ ਇੱਕ ਇੱਕ ਮੁੱਲ ਦੇ ਬਾਰੇ ਲਿੱਖੋ ।

17. ਸਮਜਾਤ ਅੰਗ ਕੀ ਹਨ ? ਇਨ੍ਹਾਂ ਦਾ ਕੋਈ ਇਕ ਉਦਾਹਰਣ ਲਿੱਖੋ । ਕੀ ਤਿਤਲੀ ਦੇ ਖੰਭਾਂ ਅਤੇ ਚਮਗਾਦੜ ਦੇ ਖੰਭਾਂ ਨੂੰ ਸਮਜਾਤ ਅੰਗ ਮੰਨਿਆ ਜਾ ਸਕਦਾ ਹੈ । ਆਪਣੇ ਉੱਤਰ ਦੇ ਪੱਖ ਵਿਚ ਕਾਰਨ ਲਿੱਖੋ ।

3

18. ਜੇਕਰ ਅਸੀਂ ਸੂਝ ਪ੍ਰਜਾਤੀ ਦੇ ਲੰਬੇ ਪ੍ਰਭਾਵੀ ਜਾਂ (ਹਾਵੀ) ਮਟਰ ਦੇ ਪੌਦਿਆਂ ਨੂੰ ਸੂਝ ਪ੍ਰਜਾਤੀ ਦੇ ਬੌਨੇ (ਅਪ੍ਰਭਾਵੀ) ਪੌਦਿਆਂ ਦੇ ਨਾਲ ਦੌਗਲਾ ਕਰਵਾਈਏ ਤਾਂ ਸਾਨੂੰ F_1 ਪੀੜ੍ਹੀ ਦੇ ਮਟਰ ਦੇ ਪੌਦੇ ਪ੍ਰਾਪਤ ਹੋਣਗੇ । ਹੁਣ ਜਦੋਂ F_1 ਪੀੜ੍ਹੀ ਦੇ ਪੌਦਿਆਂ ਦੇ ਦਰਮਿਆਨ ਦੌਗਲਾ ਕਰਵਾਇਆ ਜਾਏ, ਤਾਂ ਸਾਨੂੰ F_2 ਪੀੜ੍ਹੀ ਦੇ ਪੌਦੇ ਪ੍ਰਾਪਤ ਹੁੰਦੇ ਹਨ ।

- (i) F_1 ਪੀੜ੍ਹੀ ਦੇ ਪੌਦੇ ਕਿਹੋ ਜਹੋ ਦਿਖਾਈ ਦੇਂਦੇ ਹਨ ?
- (ii) F_2 ਪੀੜ੍ਹੀ ਵਿਚ ਲੰਬੇ ਅਤੇ ਬੌਨੇ ਪੌਦਿਆਂ ਵਿਚ ਅਨੁਪਾਤ ਲਿੱਖੋ ।
- (iii) ਉਨ੍ਹਾਂ ਪੌਦਿਆਂ ਦਾ ਪ੍ਰਕਾਰ ਲਿੱਖੋ ਜਿਹੜੇ F_1 ਪੀੜ੍ਹੀ ਵਿਚ ਨਹੀਂ ਸਨ, ਪਰ F_2 ਪੀੜ੍ਹੀ ਵਿਚ ਦਿਖਾਈ ਦਿੱਤੇ । ਅਜੇਹਾ ਹੋਣ ਦਾ ਕਾਰਨ ਲਿੱਖੋ ।

3

19. ਗੋਲਾਕਾਰ ਦਰਪਣਾਂ ਰਾਹੀਂ ਪ੍ਰਕਾਸ਼ ਦੇ ਪਰਾਵਰਤਨ ਵਿਚ ਲਾਗੂ ਹੋਣ ਵਾਲੇ ਨਿਯਮਾਂ ਦਾ ਵਰਨਨ ਕਰੋ । ਕਿਸੇ ਉੱਤਲ ਦਰਪਣ ਰਾਹੀਂ ਉਸਦੇ ਸਾਮੂਹੇ ਰੱਖੇ ਕਿਸੇ ਬਿੰਬ ਦਾ ਪ੍ਰਤਿਬਿੰਬ ਬਨਾਉਣਾ ਦਰਸਾਣ ਦੇ ਲਈ ਕਿਰਨ ਚਿੱਤਰ ਬਣਾਓ । ਬਣਨ ਵਾਲੇ ਪ੍ਰਤਿਬਿੰਬ ਦੇ ਕਿਸੇ ਦੋ ਲੱਛਣਾਂ ਦੀ ਸੂਚੀ ਬਣਾਓ । ਉੱਤਲ ਦਰਪਣਾ ਦੇ ਇਕ ਉਪਯੋਗ ਕੀ ਸੰਖੇਪ ਵਿਚ ਵਿਆਖਿਆ ਕਰੋ ।

5

20. ਸਪੈਕਟ੍ਰਮ ਕਿਸਨੂੰ ਕਹਿੰਦੇ ਹਨ ? ਕਿਸੇ ਕੱਚ ਦੇ ਪ੍ਰਿਜ਼ਮ ਵਿੱਚ ਗੁਜ਼ਰਨ ਪਿੱਛੋਂ ਵਖੋਂ ਵਖੋਂ ਰੰਗਾਂ ਦੀਆਂ ਕਿਰਨਾਂ ਵਖੋਂ ਵਖੋਂ ਕੋਣਾਂ ਉਪਰ ਕਿਉਂ ਝੁਕ ਜਾਂਦੀਆਂ ਹਨ ? ਸਫੈਦ ਪ੍ਰਕਾਸ਼ ਦੇ ਵਖੋਂ ਵਖੋਂ ਸੰਘਟਕਾਂ ਨੂੰ ਪੁਨਰਸੰਯੋਜਨ ਕਰਨ ਦੀ ਵਿਧੀ ਦੀ ਵਿਆਖਿਆ ਕਰੋ ।

5

21. (a) ਸੰਤ੍ਰਿਪਤ ਅਤੇ ਅਸੰਤ੍ਰਿਪਤ ਹਾਈਡ੍ਰੋ ਕਾਰਬਨਾਂ ਦੇ ਦਰਮਿਆਨ ਅੰਤਰ ਸਪਸ਼ਟ ਕਰਨ ਦੇ ਲਈ ਕੋਈ ਰਸਾਇਨਿਕ ਪਰੀਖਣ ਲਿੱਖੋ

(b) ਈਥੈਨ (Ethane) ਦੇ ਹਵਾ ਵਿਚ ਬਲਣ ਤੇ ਬਣਨ ਵਾਲੇ ਉਤਪਾਦਾਂ ਦੇ ਨਾਮ ਲਿੱਖੋ। ਹੋਣ ਵਾਲੀ ਕਿਰਿਆ ਦੀ ਰਸਾਇਨਿਕ ਸਮੀਕਰਣ ਲਿੱਖੋ ਅਤੇ ਪੈਦਾ ਹੋਣ ਵਾਲੀਆਂ ਵਖੋਂ ਵੱਖ ਪ੍ਰਕਾਰ ਦੀਆਂ ਉਰਜਾਵਾਂ ਨੂੰ ਵੀ ਦਰਸਾਓ।

(c) ਸੂਰਜ ਦੀ ਰੌਸ਼ਨੀ ਦੀ ਮੌਜੂਦਗੀ ਵਿਚ ਮੀਥੇਨ ਦੀ ਕਲੋਰੀਨ ਦੇ ਨਾਲ ਕਿਰਿਆ ਲਿੱਖੋ। ਇਸ ਨੂੰ ਪ੍ਰਤਿਸਥਾਪਨ ਕਿਰਿਆ ਕਿਉਂ ਮੰਨਿਆ ਜਾਂਦਾ ਹੈ ? 5

22. (a) ਮਨੁਖੀ ਮਾਦਾ ਪ੍ਰਜਣਨ ਪ੍ਰਣਾ ਦੇ ਹੇਠ ਲਿੱਖੇ ਹਰ ਭਾਗ ਦਾ ਕੰਮ ਲਿੱਖੋ :

(i) ਅੰਡ-ਕੋਸ਼

(ii) ਫੈਲੋਪੀਅਨ ਟਿਊਬ

(iii) ਗਰਭਕੋਸ਼

(b) ਪਲੈਮੈਂਟਾ ਦੀ ਬਣਤਰ ਅਤੇ ਕੰਮਾਂ ਦਾ ਵਰਨਨ ਕਰੋ। 5

23. ਜੈਵ ਵਿਕਾਸ ਦੀ ਪਰਿਭਾਸ਼ਾ ਕਰੋ। ਇਹ ਕਿਵੇਂ ਹੁੰਦਾ ਹੈ? ਵਿਆਖਿਆ ਕਰੋ ਕਿ ਪਥਰਾਟ ਕਿਵੇਂ ਵਿਕਾਸ ਦੇ ਪੱਖ ਵਿਚ ਪ੍ਰਮਾਣ ਪੇਸ਼ ਕਰਦੇ ਹਨ? 5

24. (a) ਪਰਕਿਰਤਕ ਸੰਸਾਧਨਾਂ ਦੇ ਸੁਰਖਿਅਣ ਦੇ ਸੰਦਰਭ ਵਿਚ ਸ਼ਬਦਾਂ ਥੋੜ੍ਹੀ ਵਰਤੋਂ, ਮੁੜ ਚਕਰਣ ਅਤੇ ਮੁੜਵਰਤੋਂ ਦੀ ਵਿਆਖਿਆ ਕਰੋ।


(b) ਜਲ ਦਾ ਸੁਰਖਿਅਣ ਕਿਉਂ ਜ਼ਰੂਰੀ ਹੈ? ਕਿਸੇ ਚਾਰ ਕਾਰਨਾਂ ਦਾ ਵਰਨਨ ਕਰੋ। 5

ਭਾਗ - ਬ


Section – B

25. ਕੋਈ ਵਿਦਿਆਰਥੀ ਕਿਸੇ ਬਹੁਤ ਦੂਰ ਖੜ੍ਹੇ ਦਰਖਤ ਨੂੰ ਪਰਦੇ ਉਪਰ ਫੋਕਸਿਤ ਕਰਕੇ ਕਿਸੇ ਦਿੱਤੇ ਗਏ ਅਵਤਲ ਦਰਪਣ ਦੀ ਫੋਕਸ ਦੂਰੀ ਪਤਾ ਕਰਨ ਦਾ ਪ੍ਰਯੋਗ ਕਰ ਰਿਹਾ ਹੈ। ਉਸਨੂੰ ਹੇਠ ਦਿੱਤੇ ਗਏ ਪ੍ਰਤਿਬਿੰਬਾ ਵਿੱਚੋਂ ਪਰਦੇ ਉਪਰ ਕਿਹੋ ਜਿਹਾ ਪ੍ਰਤਿਬਿੰਬ ਮਿਲਣਾ ਚਾਹੀਦਾ ਹੈ?


1



(A)



(B)



(C)



(D)

(a) (A)

(b) (B)

(c) (C)


(d) (D)

26. ਕਿਸੇ ਵਿਦਿਆਰਥੀ ਨੇ ਉਤਲ ਲੈਨਜ਼ ਦੀ ਸਹਾਇਤਾ ਨਾਲ ਕਿਸੇ ਬਹੁਤ ਦੂਰ ਖੜੀ ਇਮਾਰਤ ਨੂੰ ਪਰਦੇ ਉਪਰ ਫੋਕਸਿਤ ਕੀਤਾ । ਜੇਕਰ ਉਸਨੇ ਬਿੰਬ ਦੇ ਟੁੱਪਵਿਚ ਨੀਲੀ ਇਮਾਰਤ ਨੂੰ ਚੁਣਿਆ ਹੈ ਤਾਂ ਹੇਠ ਦਿਤੇ ਗਏ ਉਸ ਵਿਕਲਪ ਨੂੰ ਚੁਣੋ ਜਿਸ ਵਿਚ ਪਰਦੇ ਉਪਰ ਪ੍ਰਾਪਤ ਹੋਣ ਵਾਲੇ ਪ੍ਰਤਿਬਿੰਬ ਦੇ ਸਹੀ ਲੱਛਣ ਦਿਤੇ ਗਏ ਹਨ ?

- (a) ਆਭਾਸੀ, ਸਿੱਧਾ, ਛੋਟਾ ਅਤੇ ਹਰੇ ਰੰਗ ਦਾ
- (b) ਵਾਸਤਵਿਕ, ਉਲਟਾ, ਛੋਟਾ ਅਤੇ ਬੈਂਗਾਣੀ ਰੰਗ ਦਾ
- (c) ਵਾਸਤਵਿਕ, ਉਲਟਾ, ਛੋਟਾ ਅਤੇ ਨੀਲੇ ਰੰਗ ਦਾ
- (d) ਆਭਾਸੀ, ਉਲਟਾ, ਛੋਟਾ ਅਤੇ ਨੀਲੇ ਰੰਗ ਦਾ

1


27. ਹੇਠ ਦਿਖਾਈਆਂ ਗਈਆਂ ਚਾਰ ਵਿਦਿਆਰਥੀਆਂ A, B, C ਅਤੇ D ਦੀਆਂ ਪ੍ਰਯੋਗਿਕ ਵਿਵਸਥਾਵਾਂ ਦਾ ਅਧਿਐਨ ਕਰੋ ਜਿਨ੍ਹਾਂ ਵਿਚ ਕੱਚ ਦੀ ਸਿੱਲੀ (ਸਲੈਬ) ਵਿਚੋਂ ਗੁਜਰਨ ਵਾਲੀ ਪ੍ਰਕਾਸ਼ ਕਿਰਨ ਦਾ ਪਥ ਉਲੀਕਣ ਦੇ ਲਈ ਆਪਤਿਤ ਕਿਰਨ ਦਰਸਾਈ ਗਈ ਹੈ । ਇਨ੍ਹਾਂ ਵਿਚੋਂ ਕਿਸ ਨੂੰ ਸਭ ਤੋਂ ਉੱਤਮ ਨਤੀਜਾ ਪ੍ਰਾਪਤ ਹੋਵੇਗਾ ।



- (a) (A)
- (b) (B)
- (c) (C)
- (d) (D)

1

28. ਹੇਠ ਦਿੱਤੇ ਚਿੱਤਰ ਦਾ ਅਧਿਐਨ ਕਰੋ ਅਤੇ ਉਸ ਵਿਕਲਪ ਨੂੰ ਚੁਣੋ ਜਿਸ ਵਿਚ ਸਹੀ ਅੰਕਤ ਕੌਣ ਦਿਤੇ ਗਏ ਹਨ :



- (a) $\angle i, \angle A, \angle D$
- (b) $\angle i, \angle r, \angle D$
- (c) $\angle i, \angle e, \angle A$
- (d) $\angle r, \angle e, \angle D$

1

29. ਤੁਹਾਡੇ ਕੋਲ ਬੀਕਰ ਵਿਚ ਨਿਮ ਦਾ ਤੇਲ ਹੈ । ਸਾਬੂਣੀਕਰਨ ਕਿਰਿਆ ਦਾ ਅਧਿਐਨ ਕਰਨ ਦੇ ਲਈ ਤੁਸੀਂ ਇਸ ਤੇਲ ਵਿਚ ਹੇਠ ਦਿਤਿਆ ਵਿਚੋਂ ਕਿਹੜਾ ਰਸਾਇਣਿਕ ਪਦਾਰਥ ਮਿਲਾਉਗੇ ?

- (a) 20% $\text{Ca}(\text{OH})_2$
- (b) 20% NaOH
- (c) 30% $\text{Mg}(\text{OH})_2$
- (d) 10% $\text{Ca}(\text{OH})_2$

1

30. ਐਸਿਟਿਕ ਐਸਿਡ ਦੇ ਗੁਣਾਂ ਨਾਲ ਸੰਬੰਧਤ ਸਹੀ ਕਥਨ ਚੁਣੋ : 1
- ਇਸਦੀ ਸਿਰਕੇ ਵਰਗੀ ਥੋੜ੍ਹੀ ਹੈ ਅਤੇ ਲਾਲ ਲਿਟਮਸ ਨੂੰ ਨੀਲਾ ਕਰ ਦੇਂਦਾ ਹੈ।
 - ਇਹ ਪਾਣੀਵਿਚ ਘੁਲਦਾ ਨਹੀਂ ਹੈ ਅਤੇ ਨੀਲੇ ਲਿਟਮਸ ਨੂੰ ਲਾਲ ਕਰ ਦੇਂਦਾ ਹੈ।
 - ਇਹ ਜਲ ਵਿਚ ਘੁਲਮਿਲ ਜਾਂਦਾ ਹੈ ਅਤੇ ਲਾਲ ਲਿਟਮਸ ਨੂੰ ਨੀਲਾ ਕਰ ਦੇਂਦਾ ਹੈ।
 - ਇਹ ਦੀ ਸਿਰਕੇ ਵਰਗੀ ਥੋੜ੍ਹੀ ਹੈ ਅਤੇ ਨੀਲੇ ਲਿਟਮਸ ਨੂੰ ਲਾਲ ਕਰ ਦੇਂਦਾ ਹੈ।
31. ਤੁਹਾਡੇ ਕੌਲ ਇਕੋ ਜਹੀ ਸੰਘਣਤਾ ਵਾਲੇ ਚਾਰ ਵੱਖੋਂ ਵੱਖ ਲਵਣਾਂ ਨਾਲ ਭਰਾਂ ਚਾਰ ਪਰਖ ਨਲੀਆਂ A, B, C ਅਤੇ D ਹਨ। A ਵਿਚ NaCl , B ਵਿਚ CaCl_2 , C ਵਿਚ MgCl_2 ਅਤੇ D ਵਿਚ KCl ਦੇ ਪਾਣੀ ਵਿਚ ਘੋਲ ਭਰੋ ਹੋਏ ਹਨ। ਜੇਕਰ ਤੁਸੀਂ ਇਨ੍ਹਾਂ ਚਾਰਾਂ ਪਰਖ ਨਲੀਆਂ ਦੇ ਘੋਲਾਂ ਵਿਚ ਕਿਸੇ ਸਾਬਣ ਦੇ ਘੋਲਾਂ ਦੀ ਬਰਾਬਰ ਬਰਾਬਰ ਮਾਤਰਾ ਮਿਲਾ ਕੇ ਚੰਗੀ ਤਰ੍ਹਾਂ ਹਿਲਾਓਗੇ, ਤਾਂ ਇਨ੍ਹਾਂ ਵਿਚੋਂ ਕਿਸ ਕਿਸ ਪਰਖ ਨਲੀ ਵਿਚ ਕੋਈ ਸੱਕਮ (ਅਘੁਲਣਸ਼ੀਲ ਪਦਾਰਥ) ਬਣੇਗਾ? 1
- | | |
|-------------|-------------|
| (a) A ਅਤੇ B | (b) B ਅਤੇ C |
| (c) C ਅਤੇ D | (d) A ਅਤੇ D |
32. ਮਟਰ ਦੇ ਬੀਜ ਦੇ ਭਰੂਣ ਦਾ ਨਿਰੀਖਣ ਕਰਕੇ ਕਿਸੇ ਵਿਦਿਆਰਥੀ ਨੇ ਉਸਦੇ ਹੇਠ ਦਿਤੇ ਗਏ ਭਾਗਾਂ ਦੀ ਸੂਚੀ ਬਣਾਈ :
 ਬੀਜਾੜ ਦਵਾਰ (ਮਾਇਕਰੋਪਾਇਲ), ਬੀਜ ਪਤਰ (ਕੋਟੇਲੇਡਨ), ਪ੍ਰਾਂਕੁਰ (ਪਲੁਮੂਲੇ)
 ਬੀਜਾਵਰਣ (ਟੇਸਟਾ), ਮੂਲਾਂਕੁਰ (ਰੇਡੀਕਲ), ਅੰਦਰਲਾ ਕਵਚ (ਟੇਗਮੇਨ)
 ਇਸ ਸੂਚੀ ਦਾ ਨਿਰੀਖਣ ਕਰਦੇ ਹੋਏ, ਅਧਿਆਪਕ ਨੇ ਇਹ ਟਿਪਣੀ ਕੀਤੀ ਕਿ ਇਨ੍ਹਾਂ ਵਿਚੋਂ ਸਿਰਫ ਤਿੰਨ ਭਾਗ ਹੀ ਬੀਜ ਦੇ ਭਰੂਣ ਦੇ ਹਨ, ਇਨ੍ਹਾਂ ਤਿੰਨ ਭਾਗਾਂ ਨੂੰ ਚੁਣੋ : 1
- | |
|---------------------------------------|
| (a) ਬੀਜਾ ਵਰਣ, ਮੂਲਾਕੁਰ, ਬੀਜ ਪਤਰ |
| (b) ਅੰਦਰੂਨੀ ਕਵਚ, ਮੂਲਾਂਕੁਰ, ਬੀਜਾੜ ਦਵਾਰ |
| (c) ਬੀਜ ਪਤਰ, ਪ੍ਰਾਂਕੁਰ, ਮੂਲਾਂਕੁਰ |
| (d) ਬੀਜ ਪਤਰ, ਪ੍ਰਾਂਕੁਰ, ਬੀਜਾਵਰਣ |
33. ਚਾਰ ਵਿਦਿਆਰਥੀਆਂ A, B, C ਅਤੇ D ਨੇ ਹੇਠ ਦਿਤੇ ਗਏ ਵੱਖੋਂ ਵੱਖਰੇ ਜੀਵਾਂ ਦੇ ਅੰਗਾਂ ਦੇ ਸਮੂਹਾਂ ਨੂੰ ਸਮਜਾਤ ਅੰਗਾਂ ਦੀ ਸੂਚੀ ਵਿਚ ਰਖਿਆ। ਇਨ੍ਹਾਂ ਵਿਚੋਂ ਕਿਹੜਾ ਸਹੀ ਸੀ ? 1
- | |
|--------------------------------------|
| A. ਚਮਗਾਦੜ ਦੇ ਖੰਭ ਅਤੇ ਤਿਤਲੀ ਦੇ ਖੰਭ |
| B. ਕਬੂਤਰ ਦੇ ਖੰਭ ਅਤੇ ਚਮਗਾਦੜ ਦੇ ਖੰਭ |
| C. ਕਬੂਤਰ ਦੇ ਖੰਭ ਅਤੇ ਤਿਤਲੀ ਦੇ ਖੰਭ |
| D. ਗਾਂ, ਬਤਖ ਅਤੇ ਡਿਪਕਲੇ ਦੇ ਮੂਹਰਲੇ ਅੰਗ |
- | | | | |
|-------|-------|-------|-------|
| (a) A | (b) B | (c) C | (d) D |
|-------|-------|-------|-------|

34. ਜੇਕਰ ਤੁਸੀਂ ਐਸਿਟਿਕ ਐਸਿਡ ਦੀਆਂ ਕੁਝ ਬੂੰਦਾਂ ਉਸ ਪਰਖ ਨਲੀ ਵਿਚ ਪਾਓ ਜਿਸ ਵਿਚ (i) ਕਸ਼ੀਦ ਕੀਤਾ (ਡਿਸਟਿਲਡ) ਪਾਣੀ ਅਤੇ (ii) ਸੋਫ਼ੀਅਮ ਹਾਇਡ੍ਰੋਜਨ ਕਾਰਬਨੈਟ ਦਾ ਪਾਣੀ ਵਿਚ ਘੋਲ ਭਰਿਆ ਹੈ ਤਾਂ ਤੁਸੀਂ ਕੀ ਨਿਰੀਖਣ ਕਰੋਗੇ ? ਜੇਕਰ ਇਨ੍ਹਾਂ ਵਿਚੋਂ ਕਿਸੇ ਵੀ ਸੂਰਤ ਵਿਚ ਕੋਈ ਕਿਰਿਆ ਹੁੰਦੀ ਹੈ, ਤਾਂ ਉਸਦੇ ਦੋ ਨਿਰੀਖਣਾਂ ਦੀ ਸੂਚੀ ਬਣਾਓ ।

2

35. ਅਮੀਬਾ ਵਿਚ ਦੋ ਖੰਡਨ ਦੇ ਉਸ ਵਿਸ਼ੇਸ਼ ਕਦਮ ਦਾ ਲੇਬਲ ਕੀਤਾ ਚਿੱਤਰ ਬਣਾਓ ਜਿਸ ਵਿਚ ਉਸਦਾ ਕੇਂਦਰਕ ਲੰਬੂਤਰਾ ਹੋ ਜਾਂਦਾ ਹੈ ਅਤੇ ਸੈਲ ਦੀ ਝੱਲੀ ਵਿਚੋਂ ਸੰਕੀਰਨ ਦਿਖਾਈ ਦੇਂਦਾ ਹੈ ।

2

36. 2.0 ਉਚਾਈ ਦਾ ਕੋਈ ਬਿੰਬ 10 ਸੈਂਮੀ: ਫੋਕਸ ਦੂਰੀ ਦੇ ਕਿਸੇ ਉਤੱਲ ਲੈਨਜ਼ ਦੇ ਮੁਖ ਧੂਰੇ ਤੇ ਲੈਨਜ਼ ਦੇ ਪ੍ਰਕਾਸ਼ੀ ਕੇਂਦਰ (O) ਤੋਂ 20 ਸੈਂਮੀ: ਦੂਰੀ ਉਪਰ ਰਖਿਆ ਹੈ । ਕੋਈ ਸਹੀ ਪੈਮਾਨਾ ਚੁਣ ਕੇ ਬਣਨ ਵਾਲੇ ਪ੍ਰਤਿਬਿੰਬ ਦੀ ਸਥਿਤੀ, ਪ੍ਰਕਿਰਤੀ ਅਤੇ ਲਾਈਜ਼ ਪਤਾ ਕਰਨ ਦੇ ਲਈ ਇਕ ਕਿਰਨ ਚਿੱਤਰ ਬਣਾਓ । ਪ੍ਰਤਿਬਿੰਬ ਦਾ ਸਾਈਜ਼ ਅਤੇ ਪ੍ਰਕਾਸ਼ੀ ਕੇਂਦਰ ਤੋਂ ਪ੍ਰਤਿਬਿੰਬ ਦੀ ਦੂਰੀ ਵੀ ਮਾਪ ਕੇ ਲਿੱਖੋ ।

2